

ਆਸਾ ਮਹਲਾ ੧ ॥

Aasaa, First Mehl:

ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥

The One Name is my lamp; I have put the oil of suffering into it.

ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥

Its flame has dried up this oil, and I have escaped my meeting with the Messenger of Death. ||1||

ਲੋਕਾ ਮਤ ਕੋ ਫਕੜਿ ਪਾਇ ॥

O people, do not make fun of me.

ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥

Thousands of wooden logs, piled up together, need only a tiny flame to burn. ||1||Pause||

ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥

The Lord is my festive dish, of rice balls on leafy plates; the True Name of the Creator Lord is my funeral ceremony.

ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥

Here and hereafter, in the past and in the future, this is my support. ||2||

ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥

The Lord's Praise is my River Ganges and my city of Benares; my soul takes its sacred cleansing bath there.

ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥

That becomes my true cleansing bath, if night and day, I enshrine love for You. ||3||

ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥

The rice balls are offered to the gods and the dead ancestors, but it is the Brahmins who eat them!

ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥

O Nanak, the rice balls of the Lord are a gift which is never exhausted. ||4||2||32||